

ਤੁਖਾਰੀ ਮਹਲਾ ੧ ॥

Tukhaari, First Mehl:

ਏ ਮਨ ਮੇਰਿਆ ਤੂ ਸਮਝੁ ਅਚੇਤ ਇਆਣਿਆ ਰਾਮ ॥

O my ignorant, unconscious mind, reform yourself.

ਏ ਮਨ ਮੇਰਿਆ ਛਡਿ ਅਵਗਣ ਗੁਣੀ ਸਮਾਣਿਆ ਰਾਮ ॥

O my mind, leave behind your faults and demerits, and be absorbed in virtue.

ਬਹੁ ਸਾਦ ਲੁਭਾਣੇ ਕਿਰਤ ਕਮਾਣੇ ਵਿਛੁੜਿਆ ਨਹੀ ਮੇਲਾ ॥

You are deluded by so many flavors and pleasures, and you act in such confusion. You are separated, and you will not meet your Lord.

ਕਿਉ ਦੁਤਰੁ ਤਰੀਐ ਜਮ ਡਰਿ ਮਰੀਐ ਜਮ ਕਾ ਪੰਥੁ ਦੁਹੇਲਾ ॥

How can the impassible world-ocean be crossed? The fear of the Messenger of Death is deadly. The path of Death is agonizingly painful.

ਮਨਿ ਰਾਮੁ ਨਹੀ ਜਾਤਾ ਸਾਝ ਪ੍ਰਭਾਤਾ ਅਵਘਟਿ ਰੁਧਾ ਕਿਆ ਕਰੇ ॥

The mortal does not know the Lord in the evening, or in the morning; trapped on the treacherous path, what will he do then?

ਬੰਧਨਿ ਬਾਧਿਆ ਇਨ ਬਿਧਿ ਛੁਟੈ ਗੁਰਮੁਖਿ ਸੇਵੈ ਨਰਹਰੇ ॥੧॥

Bound in bondage, he is released only by this method: as Gurmukh, serve the Lord. ||1||

ਏ ਮਨ ਮੇਰਿਆ ਤੂ ਛੋਡਿ ਆਲ ਜੰਜਾਲਾ ਰਾਮ ॥

O my mind, abandon your household entanglements.

ਏ ਮਨ ਮੇਰਿਆ ਹਰਿ ਸੇਵਹੁ ਪੁਰਖੁ ਨਿਰਾਲਾ ਰਾਮ ॥

O my mind, serve the Lord, the Primal, Detached Lord.

ਹਰਿ ਸਿਮਰਿ ਏਕੰਕਾਰੁ ਸਾਚਾ ਸਭੁ ਜਗਤੁ ਜਿੰਨਿ ਉਪਾਇਆ ॥

Meditate in remembrance on the One Universal Creator; the True Lord created the entire Universe.

ਪਉਣੁ ਪਾਣੀ ਅਗਨਿ ਬਾਧੇ ਗੁਰਿ ਖੇਲੁ ਜਗਤਿ ਦਿਖਾਇਆ ॥

The Guru controls the air, water and fire; He has staged the drama of the world.

ਆਚਾਰਿ ਤੂ ਵੀਚਾਰਿ ਆਪੇ ਹਰਿ ਨਾਮੁ ਸੰਜਮ ਜਪ ਤਪੋ ॥

Reflect on your own self, and so practice good conduct; chant the Name of the Lord as your self-discipline and meditation.

ਸਖਾ ਸੈਨੁ ਪਿਆਰੁ ਪ੍ਰੀਤਮੁ ਨਾਮੁ ਹਰਿ ਕਾ ਜਪੁ ਜਪੋ ॥੨॥

The Name of the Lord is your Companion, Friend and Dear Beloved; chant it, and meditate on it. ||2||

ਏ ਮਨ ਮੇਰਿਆ ਤੂ ਥਿਰੁ ਰਹੁ ਚੋਟ ਨ ਖਾਵਹੀ ਰਾਮ ॥

O my mind, remain steady and stable, and you will not have to endure beatings.

ਏ ਮਨ ਮੇਰਿਆ ਗੁਣ ਗਾਵਹਿ ਸਹਜਿ ਸਮਾਵਹੀ ਰਾਮ ॥

O my mind, singing the Glorious Praises of the Lord, you shall merge into Him with intuitive ease.

ਗੁਣ ਗਾਇ ਰਾਮ ਰਸਾਇ ਰਸੀਅਹਿ ਗੁਰ ਗਿਆਨ ਅੰਜਨੁ ਸਾਰਹੇ ॥

Singing the Glorious Praises of the Lord, be happy. Apply the ointment of spiritual wisdom to your eyes.

ਤ੍ਰੈ ਲੋਕ ਦੀਪਕੁ ਸਬਦਿ ਚਾਨਣੁ ਪੰਚ ਦੂਤ ਸੰਘਾਰਹੇ ॥

The Word of the Shabad is the lamp which illuminates the three worlds; it slaughters the five demons.

ਭੈ ਕਾਟਿ ਨਿਰਭਉ ਤਰਹਿ ਦੁਤਰੁ ਗੁਰਿ ਮਿਲਿਐ ਕਾਰਜ ਸਾਰਏ ॥

Quieting your fears, become fearless, and you shall cross over the impassible world ocean. Meeting the Guru, your affairs shall be resolved.

ਰੂਪੁ ਰੰਗੁ ਪਿਆਰੁ ਹਰਿ ਸਿਉ ਹਰਿ ਆਪਿ ਕਿਰਪਾ ਧਾਰਏ ॥੩॥

You shall find the joy and the beauty of the Lord's Love and Affection; the Lord Himself shall shower you with His Grace. ||3||

ਏ ਮਨ ਮੇਰਿਆ ਤੂ ਕਿਆ ਲੈ ਆਇਆ ਕਿਆ ਲੈ ਜਾਇਸੀ ਰਾਮ ॥

O my mind, why did you come into the world? What will you take with you when you go?

ਏ ਮਨ ਮੇਰਿਆ ਤਾ ਛੁਟਸੀ ਜਾ ਭਰਮੁ ਚੁਕਾਇਸੀ ਰਾਮ ॥

O my mind, you shall be emancipated, when you eliminate your doubts.

ਧਨੁ ਸੰਚਿ ਹਰਿ ਹਰਿ ਨਾਮ ਵਖਰੁ ਗੁਰ ਸਬਦਿ ਭਾਉ ਪਛਾਣਹੇ ॥

So gather the wealth and capital of the Name of the Lord, Har, Har; through the Word of the Guru's Shabad, you shall realize its value.

ਮੈਲੁ ਪਰਹਰਿ ਸਬਦਿ ਨਿਰਮਲੁ ਮਹਲੁ ਘਰੁ ਸਚੁ ਜਾਣਹੇ ॥

Filth shall be taken away, through the Immaculate Word of the Shabad; you shall know the Mansion of the Lord's Presence, your true home.

ਪਤਿ ਨਾਮੁ ਪਾਵਹਿ ਘਰਿ ਸਿਧਾਵਹਿ ਝੋਲਿ ਅੰਮ੍ਰਿਤੁ ਪੀ ਰਸੋ ॥

Through the Naam, you shall obtain honor, and come home. Eagerly drink in the Ambrosial Amrit.

ਹਰਿ ਨਾਮੁ ਧਿਆਈਐ ਸਬਦਿ ਰਸੁ ਪਾਈਐ ਵਡਭਾਗਿ ਜਪੀਐ ਹਰਿ ਜਸੋ ॥੪॥

Meditate on the Lord's Name, and you shall obtain the sublime essence of the Shabad; by great good fortune, chant the Praises of the Lord. ||4||

ਏ ਮਨ ਮੇਰਿਆ ਬਿਨੁ ਪਉੜੀਆ ਮੰਦਰਿ ਕਿਉ ਚੜੈ ਰਾਮ ॥

O my mind, without a ladder, how will you climb up to the Temple of the Lord?

ਏ ਮਨ ਮੇਰਿਆ ਬਿਨੁ ਬੋੜੀ ਪਾਰਿ ਨ ਅੰਬੜੈ ਰਾਮ ॥

O my mind, without a boat, you shall not reach the other shore.

ਪਾਰਿ ਸਾਜਨੁ ਅਪਾਰੁ ਪ੍ਰੀਤਮੁ ਗੁਰ ਸਬਦ ਸੁਰਤਿ ਲੰਘਾਵਏ ॥

On that far shore is Your Beloved, Infinite Friend. Only your awareness of the Guru's Shabad will carry you across.

ਮਿਲਿ ਸਾਧਸੰਗਤਿ ਕਰਹਿ ਰਲੀਆ ਫਿਰਿ ਨ ਪਛੋਤਾਵਏ ॥

Join the Saadh Sangat, the Company of the Holy, and you shall enjoy ecstasy; you shall not regret or repent later on.

ਕਰਿ ਦਇਆ ਦਾਨੁ ਦਇਆਲ ਸਾਚਾ ਹਰਿ ਨਾਮ ਸੰਗਤਿ ਪਾਵਓ ॥

Be Merciful, O Merciful True Lord God: please give me the Blessing of the Lord's Name, and the Sangat, the Company of the Holy.

ਨਾਨਕੁ ਪਇਅੰਪੈ ਸੁਣਹੁ ਪ੍ਰੀਤਮ ਗੁਰ ਸਬਦਿ ਮਨੁ ਸਮਝਾਵਓ ॥੫॥੬॥

Nanak prays: please hear me, O my Beloved; instruct my mind through the Word of the Guru's Shabad. ||5||6||